

ਆਸਾ ਮਹਲਾ ੫ ਦੁਪਦਾ ੧ ॥ ਸਾਧੂ ਸੰਗਿ ਸਿਖਾਇਓ ਨਾਮੁ ॥ ਸਰਬ ਮਨੋਰਥ ਪੂਰਨ ਕਾਮ ॥
ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥ ਜਪਿ ਜਪਿ ਜੀਵਾ ਸਾਰਿਗਪਾਨੇ ॥੧ ॥ ਕਰਨ
ਕਰਾਵਨ ਸਰਨਿ ਪਰਿਆ ॥ ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ
ਚੜਿਆ ॥੧ ॥ ਰਹਾਉ ॥ ਲਾਲ ਜਵੇਹਰ ਭਰੇ ਭੰਡਾਰ ॥ ਤੇਟਿ ਨ ਆਵੈ ਜਪਿ ਨਿਰੰਕਾਰ ॥
ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥ ਨਾਨਕ ਤਾ ਕੀ ਪਰਮ ਗਤਿ ਹੋਇ ॥੨ ॥੪੧॥੯੨॥ {ਪੰਨਾ
393}

ਪਦਅਰਥ:- ਸਾਧੂ—ਗੁਰੂ। ਸੰਗਿ—ਸੰਗਤਿ ਵਿਚ। ਸਰਬ—ਸਾਰੇ। ਕਾਮ—ਕੰਮ। ਪੂਰਨ—ਪੂਰੇ ਹੋ
ਜਾਂਦੇ ਹਨ। ਜਸਹਿ—ਜਸ ਵਿਚ, ਸਿਫਤਿ-ਸਾਲਾਹ ਵਿਚ। ਅਘਾਨੇ—ਰੱਜੇ ਰਹਿੰਦੇ ਹਨ। ਜੀਵਾ—ਮੈਂ
ਜੀਉਂਦਾ ਹਾਂ, ਜੀਵਾਂ। ਸਾਰਿਗਪਾਨੇ—{ਸਾਰਿਗ—ਧਨੁਖ। ਪਾਨਿ—ਹੱਥ। ਜਿਸ ਦੇ ਹੱਥ ਵਿਚ ਧਨੁਖ
ਹੈ, ਜੋ ਸਭ ਦਾ ਨਾਸ ਕਰਨ ਵਾਲਾ ਭੀ ਹੈ} ਪਰਮਾਤਮਾ।1।

ਪਰਸਾਦਿ—ਪ੍ਰਸਾਦਿ, ਕਿਰਪਾ ਨਾਲ। ਸਹਜ—ਆਤਮਕ ਅਡੋਲਤਾ।1।

ਲਾਲ—ਹੀਰੇ। ਭੰਡਾਰ—ਖਜ਼ਾਨੇ। ਜਪਿ—ਜਪ ਕੇ। ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ ਜਲ।
ਜਨੁ—ਕੋਇ, ਜੇਹੜਾ ਭੀ ਮਨੁੱਖ। ਪਰਮ ਗਤਿ—ਸਭ ਤੋਂ ਉੱਚੀ ਆਤਮਕ ਅਵਸਥਾ।2।

ਅਰਥ:- (ਹੇ ਭਾਈ! ਜੇਹੜਾ ਭੀ ਮਨੁੱਖ) ਗੁਰੂ ਦੀ ਕਿਰਪਾ ਨਾਲ ਉਸ ਪਰਮਾਤਮਾ ਦੀ ਸਰਨ ਪੈ
ਜਾਂਦਾ ਹੈ ਜੋ ਸਭ ਕੁਝ ਕਰਨ ਤੇ ਸਭ ਕੁਝ ਕਰਾਣ ਦੀ ਤਾਕਤ ਵਾਲਾ ਹੈ ਉਹ ਮਨੁੱਖ ਉਹ
ਆਤਮਕ ਟਿਕਾਣਾ ਲੱਭ ਲੈਂਦਾ ਹੈ, ਜਿਥੇ ਉਸ ਨੂੰ ਆਤਮਕ ਅਡੋਲਤਾ ਮਿਲੀ ਰਹਿੰਦੀ ਹੈ। (ਉਸ ਦੇ
ਅੰਦਰੋਂ ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ (ਉਸ ਦੇ ਅੰਦਰ ਮਾਨੇ) ਚੰਦ ਚੜ੍ਹ ਪੈਂਦਾ ਹੈ
(ਆਤਮਕ ਜੀਵਨ ਦੀ ਰੋਸ਼ਨੀ ਹੋ ਜਾਂਦੀ ਹੈ)।1।

(ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ) ਗੁਰੂ ਆਪਣੀ ਸੰਗਤਿ ਵਿਚ ਰੱਖ ਕੇ ਪਰਮਾਤਮਾ ਦਾ ਨਾਮ ਸਿਮਰਨਾ
ਸਿਖਾਂਦਾ ਹੈ ਉਹਨਾਂ ਦੇ ਸਾਰੇ ਮਨੋਰਥ, ਸਾਰੇ ਕੰਮ ਸਫਲ ਹੋ ਜਾਂਦੇ ਹਨ (ਉਹਨਾਂ ਦੇ ਅੰਦਰੋਂ ਤ੍ਰਿਸਨਾ
ਦੀ ਅੱਗ) ਬੁੱਝ ਜਾਂਦੀ ਹੈ, ਉਹ ਪਰਮਾਤਮਾ ਦੀ ਸਿਫਤਿ-ਸਾਲਾਹ ਵਿਚ ਟਿਕ ਕੇ (ਮਾਇਆ ਵਲੋਂ)
ਰੱਜੇ ਰਹਿੰਦੇ ਹਨ।

(ਹੇ ਭਾਈ!) ਮੈਂ ਭੀ ਜਿਉਂ ਜਿਉਂ ਪਰਮਾਤਮਾ ਦਾ ਨਾਮ ਜਪਦਾ ਹਾਂ, ਮੇਰੇ ਅੰਦਰ ਆਤਮਕ ਜੀਵਨ
ਪੈਦਾ ਹੁੰਦਾ ਹੈ।1।

ਹੇ ਨਾਨਕ! (ਉੱਚੇ ਆਤਮਕ ਜੀਵਨ ਵਾਲੇ ਗੁਣ, ਮਾਨੇ) ਹੀਰੇ ਜਵਾਹਰ ਹਨ, ਪਰਮਾਤਮਾ ਦਾ ਨਾਮ
ਜਪ ਕੇ ਮਨੁੱਖ ਦੇ ਅੰਦਰ ਇਹਨਾਂ ਦੇ ਖਜ਼ਾਨੇ ਭਰ ਜਾਂਦੇ ਹਨ ਤੇ ਕਦੇ ਇਹਨਾਂ ਦੀ ਖੁੜ ਨਹੀਂ ਹੁੰਦੀ।
ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਜਲ ਹੈ, ਜੇਹੜਾ ਭੀ ਮਨੁੱਖ ਇਹ ਨਾਮ-ਜਲ ਪੀਂਦਾ
ਹੈ ਉਸ ਦੀ ਸਭ ਤੋਂ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ।2। 41। 92।